

ਬਿਲਾਵਲੁ ਮਹਲਾ ੫ ॥

Bilaaval, Fifth Mehl:

ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥

My bonds have been snapped; God Himself has become compassionate.

ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥

The Supreme Lord God is Merciful to the meek; by His Glance of Grace, I am in ecstasy. ||1||

ਗੁਰਿ ਪੁਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥

The Perfect Guru has shown mercy to me, and eradicated my pains and illnesses.

ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥

My mind and body have been cooled and soothed, meditating on God, most worthy of meditation. ||1||Pause||

ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥

The Name of the Lord is the medicine to cure all disease; with it, no disease afflicts me.

ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੁਖੁ ਨ ਜਾਪੈ ॥੨॥

In the Saadh Sangat, the Company of the Holy, the mind and body are tinged with the Lord's Love, and I do not suffer pain any longer. ||2||

ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥

I chant the Name of the Lord, Har, Har, Har, Har, lovingly centering my inner being on Him.

ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥

Sinful mistakes are erased and I am sanctified, in the Sanctuary of the Holy Saints. ||3||

ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥

Misfortune is kept far away from those who hear and chant the Praises of the Lord's Name.

ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥

Nanak chants the Mahaa Mantra, the Great Mantra, singing the Glorious Praises of the Lord. ||4||23||53||